

ਸੋਰਠਿ ਮਹਲਾ ੪ ॥

Sorat'h, Fourth Mehl:

ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੋਧਿਆ ਹਰਿ ਬਿਨੁ ਰਹਣੁ ਨ ਜਾਈ ॥

The inner depths of my mind are pierced by love for the Lord; I cannot live without the Lord.

ਜਿਉ ਮਛਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥

Just as the fish dies without water, I die without the Lord's Name. ||1||

ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥

O my God, please bless me with the water of Your Name.

ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥

I beg for Your Name, deep within myself, day and night; through the Name, I find peace. ||Pause||

ਜਿਉ ਚਾਤ੍ਰਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥

The song-bird cries out for lack of water - without water, its thirst cannot be quenched.

ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥

The Gurmukh obtains the water of celestial bliss, and is rejuvenated, blossoming forth through the blessed Love of the Lord. ||2||

ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥

The self-willed manmukhs are hungry, wandering around in the ten directions; without the Name, they suffer in pain.

ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥

They are born, only to die, and enter into reincarnation again; in the Court of the Lord, they are punished. ||3||

ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹੁ ਹਰਿ ਰਸੁ ਅੰਤਰਿ ਪਾਈ ॥

But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord's elixir.

ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

The Lord has become Merciful to meek Nanak, and through the Word of the Shabad, his desires are quenched. ||4||8||